

ਰਾਮਕਲੀ ਮਹਲਾ ੫ ॥ ਰੁਣ ਝੁਣੇ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥ {ਪੰਨਾ 925}

ਪਦਅਰਥ:- ਰੁਣਝੁਣੇ—ਰੁਣ ਝੁਣ {ਰੁਣ—ਬਰੀਕ ਗਾਵਣ ਦੀ ਆਵਾਜ਼। ਝੁਣ—ਝਾਂਜਰਾਂ ਦੇ ਛਣਕਣ ਦੀ ਆਵਾਜ਼} ਮਿਠੀ ਮਿਠੀ ਸੁਰ। ਰੁਣਝੁਣੇ ਸਬਦੁ—ਮਿਠੀ ਮਿਠੀ ਸੁਰ ਵਾਲਾ ਸ਼ਬਦ। ਅਨਾਹਦੁ—ਬਿਨਾ ਵਜਾਏ ਵੱਜਣ ਵਾਲਾ, ਇਕ-ਰਸ, ਲਗਾਤਾਰ। ਉਠਿ—ਉੱਠ ਕੇ, ਆਹਰ ਨਾਲ। ਗਾਈਐ—ਗਾਇਆ ਜਾਣਾ ਚਾਹੀਦਾ ਹੈ। ਸੰਤਨ ਕੈ—ਸੰਤਨ ਕੈ ਘਰਿ, ਸਾਧ ਸੰਗਤਿ ਵਿਚ। ਕਿਲਵਿਖ—ਪਾਪ। ਸਭਿ—ਸਾਰੇ। ਜਪੀਐ—ਜਪਣਾ ਚਾਹੀਦਾ ਹੈ। ਗੁਰ ਮੰਤਨ ਕੈ—ਗੁਰੂ ਦੀ ਬਾਣੀ ਦੀ ਰਾਹੀਂ।

ਲੀਜੈ—ਲਿਆ ਜਾਣਾ ਚਾਹੀਦਾ ਹੈ। ਅਮਿਉ—ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਜੈ—ਪੀਣਾ ਚਾਹੀਦਾ ਹੈ। ਰੈਣਿ—ਰਾਤ। ਜੋਗ—ਜੋਗ ਦੇ ਸਾਧਨ। ਦਾਨ—ਦਾਨ-ਪੁੰਨ। ਲਗਿ—ਲੱਗ ਕੇ। ਸਾਧੀਐ—ਸਾਧਨ ਕੀਤਾ ਜਾਂਦਾ ਹੈ।

ਭਾਉ—ਪ੍ਰੇਮ। ਪਰਹਰੈ—ਦੂਰ ਕਰ ਦੇਂਦਾ ਹੈ। ਤਰੈ—ਪਾਰ ਲੰਘ ਜਾਂਦਾ ਹੈ। ਸਾਗਰੁ—(ਸੰਸਾਰ-) ਸਮੁੰਦਰ। ਨਰਹਰੈ—ਪਰਮਾਤਮਾ ਨੂੰ।

ਅਰਥ:- ਹੇ ਭਾਈ! ਨਿੱਤ ਆਹਰ ਨਾਲ ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਮਿਠੀ ਮਿਠੀ ਸੁਰ ਵਾਲੀ ਬਾਣੀ ਇਕ-ਰਸ ਗਾਵਣੀ ਚਾਹੀਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪਾਂ ਤੇ ਐਬਾਂ ਦਾ ਨਾਸ ਕਰਨ ਵਾਲਾ ਹੈ, ਇਹ ਹਰਿ-ਨਾਮ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਜਪਣਾ ਚਾਹੀਦਾ ਹੈ।

ਹੇ ਭਾਈ! ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ ਨਾਮ-ਜਲ ਪੀਣਾ ਚਾਹੀਦਾ ਹੈ, ਦਿਨ ਰਾਤ ਪਰਮਾਤਮਾ ਦਾ ਆਰਾਧਨ ਕਰਨਾ ਚਾਹੀਦਾ ਹੈ। ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਕੇ (ਮਾਨੋ) ਅਨੇਕਾਂ ਜੋਗ-ਸਾਧਨਾਂ ਦਾ ਅਨੇਕਾਂ ਦਾਨ-ਪੁੰਨਾਂ ਦਾ ਅਨੇਕਾਂ ਅਜਿਹੀਆਂ ਹੋਰ ਕਿਰਿਆਵਾਂ ਦਾ ਸਾਧਨ ਹੋ ਜਾਂਦਾ ਹੈ।

ਹੇ ਭਾਈ! ਦਇਆ ਦੇ ਸੋਮੇ ਮੋਹਨ-ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਸਾਰੇ ਦੁੱਖ ਦੂਰ ਕਰ ਦੇਂਦੀ ਹੈ। ਨਾਨਕ ਆਖਦਾ ਹੈ—ਹੇ ਭਾਈ! ਮਾਲਕ-ਪ੍ਰਭੂ ਨੂੰ ਸਿਮਰ ਕੇ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੁਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥ {ਪੰਨਾ 925}

ਪਦਅਰਥ:- ਸੁਖ ਸਾਗਰ—ਹੇ ਸੁਖਾਂ ਦੇ ਸਮੁੰਦਰ! ਗਾਵਹਿ—ਗਾਂਦੇ ਹਨ {ਬਹੁ-ਵਚਨ}। ਅਨਦ ਮੰਗਲ—ਅਨੇਕਾਂ ਸੁਖ ਤੇ ਖੁਸ਼ੀਆਂ। ਲਾਗੇ—ਲਾਗਿ, ਲੱਗ ਕੇ। ਘਨੇਰੇ—ਅਨੇਕਾਂ, ਬਹੁਤ। ਸੁਖ ਨਿਧਾਨੁ—ਸੁਖਾਂ ਦਾ ਖਜ਼ਾਨਾ। ਹਰਿਆ—ਦੂਰ ਹੋ ਜਾਂਦਾ ਹੈ। ਪ੍ਰਭਿ—ਪ੍ਰਭੂ ਨੇ। ਭ੍ਰਮੁ—ਵਹਿਮ, ਭਟਕਣ। ਰਸਨਾ—ਜੀਭ (ਨਾਲ)। ਭਾਖਿਆ—

ਉਚਾਰਿਆ, ਜਪਿਆ। ਚਿਤਵੈ—ਚੇਤੇ ਕਰਦਾ ਹੈ। ਦ੍ਰਿਸਟੀ—ਨਜ਼ਰੀ।2।

ਅਰਥ:- ਹੇ ਸੁਖਾਂ ਦੇ ਸਮੁੰਦਰ ਗੋਬਿੰਦ! (ਤੇਰੇ) ਭਗਤ (ਤੇਰਾ) ਸਿਮਰਨ (ਕਰਦੇ ਹਨ), ਤੇਰੇ ਗੁਣ ਗਾਂਦੇ ਹਨ; ਗੁਰੂ ਦੀ ਚਰਨੀ ਲੱਗ ਕੇ ਉਹਨਾਂ ਨੂੰ ਅਨੇਕਾਂ ਆਨੰਦ ਖੁਸ਼ੀਆਂ ਤੇ ਸੁਖ ਪ੍ਰਾਪਤ ਹੋ ਜਾਂਦੇ ਹਨ।

(ਹੇ ਭਾਈ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ) ਸੁਖਾਂ ਦਾ ਖਜ਼ਾਨਾ ਹਰਿ-ਨਾਮ ਮਿਲ ਜਾਂਦਾ ਹੈ। ਪ੍ਰਭੂ ਨੇ ਕਿਰਪਾ ਕਰ ਕੇ ਜਿਸ ਮਨੁੱਖ ਦੀ (ਦੁੱਖ ਆਦਿਕਾਂ ਤੋਂ) ਰੱਖਿਆ ਕੀਤੀ, ਉਸ ਦੇ ਸਾਰੇ ਦੁੱਖ ਨਿਵਿਰਤ ਹੋ ਗਏ। ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਜੁੜ ਗਿਆ, ਜਿਸ ਨੇ ਪਰਮਾਤਮਾ ਦਾ ਨਾਮ ਆਪਣੀ ਜੀਭ ਨਾਲ ਉਚਾਰਨਾ ਸ਼ੁਰੂ ਕਰ ਦਿੱਤਾ, ਉਸ ਦਾ ਹਰੇਕ ਕਿਸਮ ਦਾ ਭਰਮ-ਵਹਿਮ ਤੇ ਡਰ ਦੂਰ ਹੋ ਗਿਆ।

ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਪੂਰਾ ਗੁਰੂ ਮਿਲ ਪਿਆ, ਉਹ ਮਨੁੱਖ (ਫਿਰ) ਇਕ ਪਰਮਾਤਮਾ ਨੂੰ ਹੀ ਚੇਤੇ ਕਰਦਾ ਰਹਿੰਦਾ ਹੈ ਇਕ ਪਰਮਾਤਮਾ (ਦੇ ਗੁਣਾਂ) ਨੂੰ ਹੀ ਗਾਂਦਾ ਰਹਿੰਦਾ ਹੈ, ਇਕ ਪਰਮਾਤਮਾ ਹੀ ਉਸ ਨੂੰ ਹਰ ਥਾਂ ਵੱਸਦਾ ਨਜ਼ਰ ਆਉਂਦਾ ਹੈ।

**ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ
ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥
ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ
ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥ {ਪੰਨਾ 926}**

ਪਦਅਰਥ:- ਮਿਲਿ ਰਹੀਐ—ਮਿਲੇ ਰਹਿਣਾ ਚਾਹੀਦਾ ਹੈ। ਮਿਲਿ—ਮਿਲ ਕੇ। ਸੁਨੀਐ—ਸੁਣਨਾ ਚਾਹੀਦਾ ਹੈ। ਦਾਮੋਦਰ—{ਦਾਮ—ਰੱਸੀ। ਉਦਰ—ਪੇਟ। ਤੜਗੀ। } ਪਰਮਾਤਮਾ। ਮਾਧੋ—{ਮਾ-ਧਵ। ਮਾਇਆ ਦਾ ਪਤੀ} ਪਰਮਾਤਮਾ। ਗੁਨੀਐ—ਗੁਣਾਂ ਦਾ।

ਦਇਆਲ—ਦਇਆ ਦਾ ਘਰ। ਦੁਖ ਹਰ—ਦੁੱਖਾਂ ਦਾ ਨਾਸ ਕਰਨ ਵਾਲਾ। ਸਗਲ—ਸਾਰੇ। ਦੋਖ—ਪਾਪ। ਨਿਵਾਰਣੋ—ਦੂਰ ਕਰਨ ਵਾਲਾ। ਸੋਗ—ਗਮ। ਬਿਖੜੇ—ਅੱਖੇ। ਉਧਾਰਣੋ—ਬਚਾਣ ਵਾਲਾ।

ਸਭਿ—ਸਾਰੇ। ਜੀਅ—{ਲਫਜ਼ 'ਜੀਉ' ਤੋਂ ਬਹੁ-ਵਚਨ}। ਰੇਣ—ਚਰਨ-ਧੂੜ। ਥੀਵਾ—ਥੀਵਾਂ, ਮੈਂ ਹੋ ਜਾਵਾਂ। ਪ੍ਰਭ—ਹੇ ਪ੍ਰਭੂ! ਮਇਆ—ਦਇਆ। ਜੀਵਾ—ਜੀਵਾਂ, ਮੈਂ ਆਤਮਕ ਜੀਵਨ ਹਾਸਲ ਕਰਾਂ।3।

ਅਰਥ:- ਹੇ ਭਾਈ! ਪ੍ਰਭੂ ਦੇ ਭਗਤਾਂ ਦੀ ਸੰਗਤਿ ਵਿਚ ਮਿਲ ਕੇ ਰਹਿਣਾ ਚਾਹੀਦਾ ਹੈ, ਭਗਤ-ਜਨਾਂ ਨੂੰ ਮਿਲ ਕੇ ਪਰਮਾਤਮਾ ਦਾ ਕੀਰਤਨ ਸੁਣਨਾ ਚਾਹੀਦਾ ਹੈ। ਹੇ ਭਾਈ! ਦਇਆ ਦੇ ਸੋਮੇ ਦਾਮੋਦਰ ਮਾਇਆ ਦੇ ਪਤੀ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।

ਹੇ ਭਾਈ! ਪ੍ਰਭੂ ਦਇਆ ਦਾ ਸੋਮਾ ਹੈ, ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਸਰਨ-ਜੋਗ ਹੈ, ਸਭ ਨੂੰ ਦਾਤਾਂ ਦੇਣ ਵਾਲਾ ਹੈ, ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ। ਹੇ ਭਾਈ! ਨਾਮ ਜਪਣ ਵਾਲਿਆਂ ਨੂੰ ਉਹ ਪ੍ਰਭੂ ਮੋਹ ਸੋਗ ਅਤੇ ਅੱਖੇ ਵਿਕਾਰਾਂ ਤੋਂ ਬਚਾਣ ਵਾਲਾ ਹੈ।

ਹੇ ਮੇਰੇ ਪ੍ਰਭੂ! ਸਾਰੇ ਜੀਵ ਤੇਰੇ (ਪੈਦਾ ਕੀਤੇ ਹੋਏ ਹਨ), ਮਿਹਰ ਕਰ, ਮੈਂ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ। ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਦਇਆ ਕਰ, ਮੈਂ ਤੇਰਾ ਨਾਮ ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦਾ ਰਹਾਂ।3।

**ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੂ ਸਿਮਰਹ
ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੂ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ**

ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ
ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥ {ਪੰਨਾ
926}

ਪਦਅਰਥ:- ਪ੍ਰਭਿ—ਪ੍ਰਭੂ ਨੇ। ਲਾਏ—ਲਾਇ, ਲਾ ਕੇ। ਸਿਮਰਹ—ਆਓ, ਅਸੀਂ ਸਿਮਰੀਏ {ਵਰਤਮਾਨ ਕਾਲ,
ਉੱਤਮ ਪੁਰਖ, ਬਹੁ-ਵਚਨ}। ਧਿਆਏ—ਧਿਆਇ, ਧਿਆਇ ਕੇ, ਧਿਆਨ ਧਰ ਕੇ।

ਤਰੇ—ਪਾਰ ਲੰਘ ਗਏ। ਭਵਜਲ—ਸੰਸਾਰ-ਸਮੁੰਦਰ। ਰਹੇ—ਮੁੱਕ ਗਏ। ਆਵਣ ਜਾਣਾ—ਜੰਮਣਾ ਮਰਨਾ।
ਕਲਿਆਣ—ਸੁਖ-ਆਨੰਦ। ਪ੍ਰਭ ਭਾਣਾ—ਪ੍ਰਭੂ ਦਾ ਭਾਣਾ, ਪ੍ਰਭੂ ਦੀ ਰਜ਼ਾ।

ਸਭ ਇਛ—ਹਰੇਕ ਮੁਰਾਦ। ਪੁੰਨੀ—ਪੂਰੀ ਹੋ ਗਈ। ਮਿਲੇ ਸਤਿਗੁਰ—ਜਿਹੜੇ ਮਨੁੱਖ ਗੁਰੂ ਨੂੰ ਮਿਲ ਪਏ। ਪ੍ਰਭ—
ਪ੍ਰਭੂ ਨੇ। ਵਿਸੂਰਿਆ—ਵਿਸੂਰੇ, ਝੋਰੇ।4।

ਅਰਥ:- (ਹੇ ਭਾਈ! ਸਦਾ ਤੋਂ ਹੀ) ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਆਪਣੇ ਭਗਤਾਂ ਦੀ ਰੱਖਿਆ ਕੀਤੀ ਹੈ। ਸੋ,
ਹੇ ਭਾਈ! ਇਕ ਹਰਿ-ਨਾਮ ਦਾ ਧਿਆਨ ਧਰ ਕੇ, ਆਓ, ਅਸੀਂ ਭੀ ਅੱਠੇ ਪਹਰ ਆਪਣੇ ਪ੍ਰਭੂ ਨੂੰ ਸਿਮਰਦੇ ਰਹੀਏ।

(ਹੇ ਭਾਈ! ਅਨੇਕਾਂ ਜੀਵ) ਉਸ ਪ੍ਰਭੂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, (ਉਹਨਾਂ ਦੇ) ਜਨਮ
ਮਰਨ (ਦੇ ਗੋੜ) ਮੁੱਕ ਗਏ। ਹੇ ਭਾਈ! ਪ੍ਰਭੂ ਦੀ ਸਿਫਤਿ-ਸਾਲਾਹ ਕਰਦਿਆਂ ਉਹਨਾਂ ਦੇ ਅੰਦਰ ਸਦਾ ਸੁਖ-ਆਨੰਦ
ਬਣਿਆ ਰਿਹਾ, ਉਹਨਾਂ ਨੂੰ ਪ੍ਰਭੂ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ।

ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਜਿਹੜੇ ਮਨੁੱਖ ਪੂਰੇ ਗੁਰੂ ਨੂੰ ਮਿਲ ਪਏ, ਉਹਨਾਂ ਦੀ ਹਰੇਕ ਮੁਰਾਦ ਪੂਰੀ ਹੋ
ਗਈ, ਉਹਨਾਂ ਦੀ ਹਰੇਕ ਆਸ ਪੂਰੀ ਹੋ ਗਈ; ਜਿਨ੍ਹਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾ ਲਿਆ,
ਉਹਨਾਂ ਨੂੰ ਕੋਈ ਦੁੱਖ ਕੋਈ ਝੋਰੇ ਮੁੜ ਨਹੀਂ ਵਿਆਪਦੇ।4।3।